

ਆਸਾ ਮਹਲਾ ੩ ॥

Aasaa, Third Mehl:

ਗੁਰੁ ਸਾਇਰੁ ਸਤਿਗੁਰੁ ਸਚੁ ਸੋਇ ॥

The Guru is the Ocean; the True Guru is the Embodiment of Truth.

ਪੂਰੈ ਭਾਗਿ ਗੁਰੁ ਸੇਵਾ ਹੋਇ ॥

Through perfect good destiny, one serves the Guru.

ਸੋ ਬੂਝੈ ਜਿਸੁ ਆਪਿ ਬੁਝਾਏ ॥

He alone understands, whom the Lord Himself inspires to understand.

ਗੁਰੁ ਪਰਸਾਦੀ ਸੇਵ ਕਰਾਏ ॥੧॥

By Guru's Grace, one serves Him. ||1||

ਗਿਆਨ ਰਤਨਿ ਸਭ ਸੋਝੀ ਹੋਇ ॥

With the jewel of spiritual wisdom, total understanding is obtained.

ਗੁਰੁ ਪਰਸਾਦਿ ਅਗਿਆਨੁ ਬਿਨਾਸੈ ਅਨਦਿਨੁ ਜਾਗੈ ਵੇਖੈ ਸਚੁ ਸੋਇ ॥੧॥ ਰਹਾਉ ॥

By Guru's Grace, ignorance is dispelled; one then remains wakeful, night and day, and beholds the True Lord. ||1||Pause||

ਮੋਹੁ ਗੁਮਾਨੁ ਗੁਰੁ ਸਬਦਿ ਜਲਾਏ ॥

Through the Word of the Guru's Shabad, attachment and pride are burnt away.

ਪੂਰੇ ਗੁਰੁ ਤੇ ਸੋਝੀ ਪਾਏ ॥

From the Perfect Guru, true understanding is obtained.

ਅੰਤਰਿ ਮਹਲੁ ਗੁਰੁ ਸਬਦਿ ਪਛਾਣੈ ॥

Through the Word of the Guru's Shabad, one realizes the Lord's Presence within.

ਆਵਣੁ ਜਾਣੁ ਰਹੈ ਥਿਰੁ ਨਾਮਿ ਸਮਾਣੈ ॥੨॥

Then, one's coming and going cease, and one becomes stable, absorbed in the Naam, the Name of the Lord. ||2||

ਜੰਮਣੁ ਮਰਣਾ ਹੈ ਸੰਸਾਰੁ ॥

The world is tied to birth and death.

ਮਨਮੁਖੁ ਅਚੇਤੁ ਮਾਇਆ ਮੋਹੁ ਗੁਬਾਰੁ ॥

The unconscious, self-willed manmukh is enveloped in the darkness of Maya and emotional attachment.

ਪਰ ਨਿੰਦਾ ਬਹੁ ਕੂੜੁ ਕਮਾਵੈ ॥

He slanders others, and practices utter falsehood.

ਵਿਸਟਾ ਕਾ ਕੀੜਾ ਵਿਸਟਾ ਮਾਹਿ ਸਮਾਵੈ ॥੩॥

He is a maggot in manure, and into manure he is absorbed. ||3||

ਸਤਸੰਗਤਿ ਮਿਲਿ ਸਭ ਸੋਝੀ ਪਾਏ ॥

Joining the True Congregation, the Sat Sangat, total understanding is obtained.

ਗੁਰ ਕਾ ਸਬਦੁ ਹਰਿ ਭਗਤਿ ਦ੍ਰਿੜਾਏ ॥

Through the Word of the Guru's Shabad, devotional love for the Lord is implanted.

ਭਾਣਾ ਮੰਨੇ ਸਦਾ ਸੁਖੁ ਹੋਇ ॥

One who surrenders to the Lord's Will is peaceful forever.

ਨਾਨਕ ਸਚਿ ਸਮਾਵੈ ਸੋਇ ॥੪॥੧੦॥੪੯॥

O Nanak, he is absorbed into the True Lord. ||4||10||49||